

ਰਾਗੁ ਬਿਹਾਗੜਾ ਮਹਲਾ ੪ ॥

Raag Bihaagraa, Fourth Mehl:

ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥

The Name of the Lord, Har, Har, is Ambrosial Nectar, O my soul; through the Guru's Teachings, this Nectar is obtained.

ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥

Pride in Maya is poison, O my soul; through the Ambrosial Nectar of the Name, this poison is eradicated.

ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥

The dry mind is rejuvenated, O my soul, meditating on the Name of the Lord, Har, Har.

ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

The Lord has given me the pre-ordained blessing of high destiny, O my soul; servant Nanak merges in the Naam, the Name of the Lord. ||1||

ਹਰਿ ਸੇਤੀ ਮਨੁ ਬੋਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥

My mind is attached to the Lord, O my soul, like the infant, sucking his mother's milk.

ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾੜ੍ਹਕੁ ਜਲ ਬਿਨੁ ਟੇਰੇ ਰਾਮ ॥

Without the Lord, I find no peace, O my soul; I am like the song-bird, crying out without the rain drops.

ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ ਕੇਰੇ ਰਾਮ ॥

Go, and seek the Sanctuary of the True Guru, O my soul; He shall tell you of the Glorious Virtues of the Lord God.

ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥੨॥

Servant Nanak has merged into the Lord, O my soul; the many melodies of the Shabad resound within his heart. ||2||

ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥

Through egotism, the self-willed manmukhs are separated, O my soul; bound to poison, they are burnt by egotism.

ਜਿਉ ਪੰਖੀ ਕਪੋਤਿ ਆਪੁ ਬਨਾਇਆ ਮੇਰੀ ਜਿੰਦੁਤੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥  
Like the pigeon, which itself falls into the trap, O my soul, all the self-willed manmukhs fall under the influence of death.

ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁਤੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥  
Those self-willed manmukhs who focus their consciousness on Maya, O my soul, are foolish, evil demons.

ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁਤੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥  
The Lord's humble servants beseech and implore Him, and enter His Sanctuary, O my soul; Guru Nanak becomes their Divine Protector. ||3||

ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁਤੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥  
The Lord's humble servants are saved, through the Love of the Lord, O my soul; by their pre-ordained good destiny, they obtain the Lord.

ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁਤੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥  
The Name of the Lord, Har, Har, is the ship, O my soul, and the Guru is the helmsman. Through the Word of the Shabad, He ferries us across.

ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁਤੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥  
The Lord, Har, Har, is all-powerful and very kind, O my soul; through the Guru, the True Guru, He seems so sweet.

ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥  
Shower Your Mercy upon me, and hear my prayer, O Lord, Har, Har; please, let servant Nanak meditate on Your Name. ||4||2||